

ਸਿਰੀਰਾਗੁ ਮਹਲਾ ੫ ਘਰੁ ੭ ॥ ਤੇਰੈ ਭਰੋਸੈ ਪਿਆਰੇ ਮੈ ਲਾਡ ਲਡਾਇਆ ॥ ਭੂਲਹਿ ਚੂਕਹਿ  
ਬਾਰਿਕ ਤੂੰ ਹਰਿ ਪਿਤਾ ਮਾਇਆ ॥ ੧॥ ਸੁਹੇਲਾ ਕਹਨੁ ਕਹਾਵਨੁ ॥ ਤੇਰਾ ਬਿਖਮੁ ਭਾਵਨੁ ॥ ੧॥  
ਰਹਾਉ ॥ ਹਉ ਮਾਣੁ ਤਾਣੁ ਕਰਉ ਤੇਰਾ ਹਉ ਜਾਨਉ ਆਪਾ ॥ ਸਭ ਹੀ ਮਧਿ ਸਭਹਿ ਤੇ ਬਾਹਰਿ  
ਬੇਮੁਹਤਾਜ ਬਾਪਾ ॥੨॥ ਪਿਤਾ ਹਉ ਜਾਨਉ ਨਾਹੀ ਤੇਰੀ ਕਵਨ ਜੁਗਤਾ ॥ ਬੰਧਨ ਮੁਕਤੁ ਸੰਤਹੁ ਮੇਰੀ  
ਰਾਖੈ ਮਮਤਾ ॥੩॥ ਭਏ ਕਿਰਪਾਲ ਠਾਕੁਰ ਰਹਿਓ ਆਵਣ ਜਾਣਾ ॥ ਗੁਰ ਮਿਲਿ ਨਾਨਕ ਪਾਰਬ੍ਰਹਮੁ  
ਪਛਾਣਾ ॥੪॥੨੭॥੯੭॥ {ਪੰਨਾ 51-52}

ਪਦਅਰਥ:- ਲਾਡ ਲਡਾਇਆ—ਲਾਡ ਕਰਦਾ ਰਿਹਾ, ਲਾਡਾਂ ਵਿਚ ਦਿਨ ਕੱਟਦਾ ਰਿਹਾ। ਚੂਕਹਿ—ਉਕਾਈ  
ਕਰਦੇ ਹਨ। ਮਾਇਆ—ਮਾਂ।1।

ਸੁਹੇਲਾ—ਸੌਖਾ। ਬਿਖਮੁ—ਔਖਾ। ਭਾਵਨੁ—ਭਾਣਾ ਮੰਨਣਾ।1। ਰਹਾਉ।

ਹਉ ਕਰਉ—ਮੈਂ ਕਰਦਾ ਹਾਂ। ਜਾਨਉ ਆਪਾ—ਤੈਨੂੰ ਆਪਣਾ ਜਾਣਦਾ ਹਾਂ। ਮਧਿ—ਵਿਚ।2।

ਜੁਗਤਾ—ਤਰੀਕਾ। ਤੇਰੀ ਕਵਨ ਜੁਗਤਾ—ਤੈਨੂੰ ਪ੍ਰਸੰਨ ਕਰਨ ਦਾ ਕੇਹੜਾ ਤਰੀਕਾ ਹੈ? ਬੰਧਨ ਮੁਕਤੁ—ਬੰਧਨਾਂ ਤੋਂ  
ਆਜ਼ਾਦ ਕਰਨ ਵਾਲਾ। ਮਮਤਾ—‘ਮੇਰਾ’ ਆਖਣ ਦਾ ਦਾਹਵਾ।3।

ਆਵਣ ਜਾਣਾ—ਜੰਮਣਾ ਮਰਨਾ। ਗੁਰ ਮਿਲਿ—ਗੁਰੂ ਨੂੰ ਮਿਲ ਕੇ।4।

ਅਰਥ:- ਹੇ ਪ੍ਰਭੂ! ਤੇਰਾ ਭਾਣਾ ਮੰਨਣਾ (ਤੇਰੀ ਮਰਜ਼ੀ ਵਿਚ ਤੁਰਨਾ) ਔਖਾ ਹੈ, (ਪਰ ਇਹ) ਆਖਣਾ ਅਖਵਾਣਾ  
ਸੌਖਾ ਹੈ (ਕਿ ਅਸੀਂ ਤੇਰਾ ਭਾਣਾ ਮੰਨਦੇ ਹਾਂ)।1। ਰਹਾਉ।

ਹੇ ਪਿਆਰੇ (ਪ੍ਰਭੂ-ਪਿਤਾ)! ਤੇਰੇ ਪਿਆਰ ਦੇ ਭਰੋਸੇ ਤੇ ਮੈਂ ਲਾਡਾਂ ਵਿਚ ਹੀ ਦਿਨ ਗੁਜ਼ਾਰ ਦਿੱਤੇ ਹਨ। (ਮੈਨੂੰ ਯਕੀਨ ਹੈ  
ਕਿ) ਤੂੰ ਸਾਡਾ ਮਾਂ ਪਿਉ ਹੈਂ, ਤੇ ਬੱਚੇ ਭੁੱਲਾਂ ਤੇ ਉਕਾਈਆਂ ਕਰਿਆ ਹੀ ਕਰਦੇ ਹਨ।1।

ਹੇ ਮੇਰੇ ਬੇ-ਮੁਥਾਜ ਪਿਤਾ (-ਪ੍ਰਭੂ)! ਮੈਂ ਤੇਰਾ (ਹੀ) ਮਾਣ ਕਰਦਾ ਹਾਂ (ਮੈਨੂੰ ਇਹ ਫ਼ਖਰ ਹੈ ਕਿ ਤੂੰ ਮੇਰੇ ਸਿਰ ਤੇ ਹੈਂ), ਮੈਂ  
ਤੇਰਾ (ਹੀ) ਆਸਰਾ ਰੱਖਦਾ ਹਾਂ। ਮੈਂ ਜਾਣਦਾ ਹਾਂ ਕਿ ਤੂੰ ਮੇਰਾ ਆਪਣਾ ਹੈਂ। ਤੂੰ ਸਭ ਜੀਵਾਂ ਦੇ ਅੰਦਰ ਵੱਸਦਾ ਹੈਂ, ਤੇ  
ਸਭਨਾਂ ਤੋਂ ਬਾਹਰ ਭੀ ਹੈਂ (ਨਿਰਲੇਪ ਭੀ ਹੈਂ)।

ਹੇ ਪਿਤਾ-ਪ੍ਰਭੂ! ਮੈਨੂੰ ਪਤਾ ਨਹੀਂ ਕਿ ਤੈਨੂੰ ਪ੍ਰਸੰਨ ਕਰਨ ਦਾ ਕੇਹੜਾ ਤਰੀਕਾ ਹੈ। ਹੇ ਸੰਤ ਜਨੋ! ਪਿਤਾ-ਪ੍ਰਭੂ ਮੈਨੂੰ  
ਮਾਇਆ ਦੇ ਬੰਧਨਾਂ ਤੋਂ ਆਜ਼ਾਦ ਕਰਨ ਵਾਲਾ ਹੈ। ਉਹ ਮੈਨੂੰ ਆਪਣਾ ਜਾਣਦਾ ਹੈ।3।

ਹੇ ਨਾਨਕ! ਪਾਲਣਹਾਰ ਪ੍ਰਭੂ ਜੀ ਜਿਸ ਮਨੁੱਖ ਉਤੇ ਦਇਆਵਾਨ ਹੁੰਦੇ ਹਨ, ਉਸ ਦਾ ਜਨਮ ਮਰਨ ਦਾ ਗੇੜ ਮੁੱਕ  
ਜਾਂਦਾ ਹੈ। ਗੁਰੂ ਨੂੰ ਮਿਲ ਕੇ ਹੀ ਉਹ ਮਨੁੱਖ ਉਸ ਬੇਅੰਤ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲੈਂਦਾ ਹੈ।4। 27। 97।